

Prime Minister Shri Narendra Modi and Prime Minister of Australia H.E. Mr. Scott Morrison hold 2nd India Australia Virtual Summit

March 21, 2022

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਮਾਣਯੋਗ ਸਕੌਟ ਮੌਰਿਸਨ ਨੇ ਦੂਸਰੇ ਇੰਡੀਆ-ਆਸਟ੍ਰੇਲੀਆ ਵਰਚੁਅਲ ਸਮਿਟ ਦਾ ਆਯੋਜਨ ਕੀਤਾ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਮਾਣਯੋਗ ਸਕੌਟ ਮੌਰਿਸਨ ਨੇ ਦੂਸਰੇ ਇੰਡੀਆ-ਆਸਟ੍ਰੇਲੀਆ ਵਰਚੁਅਲ ਸਮਿਟ ਦਾ ਆਯੋਜਨ ਕੀਤਾ। ਇਸ ਸਮਿਟ ਦੌਰਾਨ, ਉਨ੍ਹਾਂ ਨੇ ਦੋਵਾਂ ਦੇਸ਼ਾਂ ਦੇ ਬਹੁਪੱਖੀ ਸਬੰਧਾਂ ਦੀ ਸਮੀਖਿਆ ਕੀਤੀ ਅਤੇ ਖੇਤਰੀ ਤੇ ਆਲਮੀ ਵਿਕਾਸ ਬਾਰੇ ਵਿਚਾਰਾਂ ਦਾ ਅਦਾਨ-ਪ੍ਰਦਾਨ ਕੀਤਾ।

ਸਮਿਟ ਦੀ ਸ਼ੁਰੂਆਤ ਵੈੱਬ, ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੇ ਨਿਊ ਸਾਊਥ ਵੇਲਜ਼ ਅਤੇ ਕੁਈਨਜ਼ਲੈਂਡ ਵੈੱਬ ਭਾਇਨਾਮਕ ਹੜ੍ਹਾਂ ਕਾਰਨ ਹੋਈ ਤਬਾਹੀ ਅਤੇ ਨਤੀਜੇ ਵਜੋਂ ਜਾਨ-ਮਾਲ ਦੇ ਨੁਕਸਾਨ 'ਤੇ ਸੋਗ ਪ੍ਰਗਟ ਕੀਤਾ।

ਦੋਹਾਂ ਨੇਤਾਵਾਂ ਨੇ ਜੂਨ 2020 ਵੈੱਬ ਪਹਿਲੇ ਵਰਚੁਅਲ ਸਮਿਟ ਦੇ ਦੌਰਾਨ ਸਥਾਪਿਤ ਵਿਆਪਕ ਰਣਨੀਤਕ ਭਾਈਵਾਲੀ ਦੇ ਤਹਿਤ ਹੋਈ ਪ੍ਰਗਤੀ 'ਤੇ ਤਸੱਲੀ ਪ੍ਰਗਟਾਈ। ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੇ ਆਪਸੀ ਸਬੰਧਾਂ ਦੇ ਵਧਦੇ ਦਾਇਰੇ 'ਤੇ ਤਸੱਲੀ ਪ੍ਰਗਟਾਈ। ਸਬੰਧਾਂ ਦੇ ਇਸ ਵਧਦੇ ਦਾਇਰੇ ਵੈੱਬ ਹਣ ਵਪਾਰ ਅਤੇ ਨਵਿਸ, ਰੱਖਿਆ ਅਤੇ ਸਰੱਖਿਆ, ਸਾੱਖਿਆ ਅਤੇ ਨਵੀਨਤਾ, ਵਿਗਿਆਨ ਅਤੇ ਟੈਕਨੋਲੋਜੀ, ਮਹੱਤਵਪੂਰਨ ਖਣਿਜ, ਜਲ ਪ੍ਰਬੰਧਨ, ਨਵੀਂ ਅਤੇ ਅਖੁੱਟ ਊਰਜਾ ਟੈਕਨੋਲੋਜੀ, ਕੋਵਿਡ-19 ਨਾਲ ਸਬੰਧਿਤ ਖੋਜ ਆਦਿ ਜਿਹੇ ਵਿਭਿੰਨ ਖੇਤਰਾਂ ਨੂੰ ਸ਼ਾਮਲ ਕੀਤਾ ਗਿਆ ਹੈ।

ਪ੍ਰਧਾਨ ਮੰਤਰੀ ਮੋਦੀ ਨੇ ਭਾਰਤ ਨੂੰ 29 ਪ੍ਰਾਚੀਨ ਕਲਾਕ੍ਰਤੀਆਂ ਵਾਪਸ ਕਰਨ ਦੀ ਵਸ਼ਿਸ਼ ਪਹਿਲ ਲਈ ਮਾਣਯੋਗ ਸਕੌਟ ਮੌਰਿਸਨ ਦਾ ਧੰਨਵਾਦ ਕੀਤਾ। ਇਨ੍ਹਾਂ ਕਲਾਕ੍ਰਤੀਆਂ ਵੈੱਬ ਸਦੀਆਂ ਪੁਰਾਣੀਆਂ ਮੁਰਤੀਆਂ, ਪੇਂਟਿੰਗਾਂ ਅਤੇ ਤਸਵੀਰਾਂ ਸ਼ਾਮਲ ਹਨ, ਜਿਨ੍ਹਾਂ ਵੈੱਬ ਬਹੁਤ ਸਾਰੀਆਂ 9ਵੀਂ-10ਵੀਂ ਸਦੀ ਦੀਆਂ ਹਨ ਅਤੇ ਭਾਰਤ ਦੇ ਵੱਖ-ਵੱਖ ਹਿੱਸਿਆਂ ਦੀਆਂ ਹਨ। ਇਨ੍ਹਾਂ ਕਲਾਕ੍ਰਤੀਆਂ ਵੈੱਬ 12ਵੀਂ ਸਦੀ ਦੇ ਚੋਲ ਕਾਂਸੇ, ਰਾਜਸਥਾਨ ਦੀਆਂ 11ਵੀਂ-12ਵੀਂ ਸਦੀ ਦੀਆਂ ਜੈਨ ਮੂਰਤੀਆਂ, ਗੁਜਰਾਤ ਤੋਂ 12ਵੀਂ-13ਵੀਂ ਸਦੀ ਦੀ ਬਲੂਆ ਪੱਥਰ ਨਾਲ ਬਣੀ ਦੇਵੀ ਮਹਿਸ਼ਾਸੁਰਮਰਦਿਨੀ, 18ਵੀਂ-19ਵੀਂ ਸਦੀ ਦੀ ਚੈਂਟਰਕਾਰੀ ਅਤੇ ਸ਼ੁਰੂਆਤੀ ਦੌਰ ਦੀ ਜਲਿਟਨਿ ਚਾਂਦੀ ਦੀਆਂ ਤਸਵੀਰਾਂ ਸ਼ਾਮਲ ਹਨ।

ਪ੍ਰਧਾਨ ਮੰਤਰੀ ਮੋਦੀ ਨੇ ਕੋਵਿਡ-19 ਮਹਾਮਾਰੀ ਦੇ ਦੌਰਾਨ ਆਸਟ੍ਰੇਲੀਆ ਵੈੱਬ ਭਾਰਤੀ ਵਿਦਿਆਰਥੀਆਂ ਸਮੇਤ ਭਾਰਤੀ ਭਾਈਚਾਰੇ ਦੀ ਦੇਖਭਾਲ ਕਰਨ ਲਈ ਪ੍ਰਧਾਨ ਮੰਤਰੀ ਮੌਰਿਸਨ ਦਾ ਧੰਨਵਾਦ ਕੀਤਾ।

ਦੋਹਾਂ ਨੇਤਾਵਾਂ ਨੇ ਸਾਂਝੀਆਂ ਕਦਰਾਂ-ਕੀਮਤਾਂ ਅਤੇ ਸਾਂਝੇ ਹਿੱਤਾਂ ਦੇ ਨਾਲ ਇੱਕ ਸਹਯੋਗੀ ਲੋਕਤੰਤਰ ਦੇ ਰੂਪ ਵੈੱਬ ਦੋਹਾਂ ਦੇਸ਼ਾਂ ਦੇ ਦਰਮਿਆਨ ਵਧ ਰਹੀ ਰਣਨੀਤਕ ਸਮਲੀਅਤ ਦੀ ਵੀ ਸਲਾਘਾ ਕੀਤੀ, ਜਿਸ ਵੈੱਬ ਇੱਕ ਸੁਤੰਤਰ, ਖੁੱਲ੍ਹਾ, ਸਮਾਵੇਸ਼ੀ ਅਤੇ ਸਮਰੱਥ ਹਿੰਦ-ਪ੍ਰਸ਼ਾਂਤ ਖੇਤਰ ਸ਼ਾਮਲ ਹੈ।

ਇਸ ਮੌਕੇ 'ਤੇ ਡੂੰਘੀ ਵਿਆਪਕ ਰਣਨੀਤਕ ਭਾਈਵਾਲੀ ਦੇ ਵੱਖ-ਵੱਖ ਪਹਿਲੂਆਂ ਨੂੰ ਸ਼ਾਮਲ ਕਰਦਾ ਇੱਕ ਸਾਂਝਾ ਬਿਆਨ ਜਾਰੀ ਕੀਤਾ ਗਿਆ। ਦੋਵੇਂ ਧਰਿੰ ਵਿਆਪਕ ਰਣਨੀਤਕ ਭਾਈਵਾਲੀ ਦੇ ਹਿੱਸੇ ਵਜੋਂ ਦੋਵਾਂ ਪ੍ਰਧਾਨ ਮੰਤਰੀਆਂ ਦੇ ਵਿਚਕਾਰ ਸਲਾਨਾ ਸਮਿਟ ਕਰਵਾਉਣ ਲਈ ਵੀ ਸਹਮਿਤ ਹੋਈਆਂ ਅਤੇ ਇਸ ਤਰ੍ਹਾਂ ਦੁਵੱਲੇ ਸਬੰਧਾਂ ਵੈੱਬ ਇੱਕ ਵਸ਼ਿਸ਼ ਪਹਿਲੂ ਜੁੜਿਆ।

ਨਵੀਂ ਦਿੱਲੀ

21 ਮਾਰਚ, 2022

DISCLAIMER: This is an approximate translation. The original is available in English on MEA's website and may be referred to as the official press release.